

ਸਿਰੀਰਾਗੁ ਮਹਲਾ ੩ ਘਰੁ ੧ ੧ੳ ਸਤਿਗੁਰੁ ਪ੍ਰਸਾਦਿ ॥ ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ
 ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੇ ਦੇਇ ਬੁਝਾਇ ॥ ਮਨ ਚਿੰਦਿਆ ਵਰੁ
 ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿਸਮਾਇ ॥੧॥ ਮਨ
 ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
 ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ
 ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ
 ਰਹਿਆ ਪਾਇਆ ਦਰਗਹਿ ਮਾਨੁ ॥ ੨ ॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ
 ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ
 ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥ ੩ ॥ ਗੁਰ ਮਿਲਿਐ ਨਾਮੁ ਪਾਈਐ ਚੂਕੈ
 ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ
 ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੧॥੧॥੩੪॥
 {ਪੰਨਾ 26}

ਪਦਅਰਥ:- ਹਉ—ਮੈਂ। ਸੇਵੀ—ਸੇਵੀਂ, ਮੈਂ ਸੇਵਦਾ ਹਾਂ। ਇਕ ਮਨਿ—ਇਕ ਮਨ ਦੀ ਰਾਹੀਂ, ਇਕਾਗ੍ਰ ਹੋ ਕੇ।
 ਭਾਇ—ਪ੍ਰੇਮ ਨਾਲ। ਭਾਉ—ਪ੍ਰੇਮ। ਕਾਮਨਾ—ਇੱਛਿਆ। ਮਨ ਕਾਮਨਾ—ਮਨ ਦੀਆਂ ਕਾਮਨਾਂ। ਦੇਇ ਬੁਝਾਇ—
 ਸਮਝਾ ਦੇਂਦਾ ਹੈ। ਮਨ ਚਿੰਦਿਆ—ਮਨ-ਇੱਛਤ। ਵਰੁ—ਮੰਗ, ਬਖਸ਼ੀਸ਼। ਨਾਮੇ—ਨਾਮਿ ਹੀ, ਨਾਮ ਦੀ ਰਾਹੀਂ ਹੀ।
 ਸਹਜਿ—ਆਤਮਕ ਅਡੋਲਤਾ ਵਿਚ।1।

ਤਿਖ—ਤੇਹ, ਤ੍ਰਿਸ਼ਨਾ। ਜਾਇ—ਦੂਰ ਹੋ ਜਾਏ। ਗੁਰਮੁਖਿ—ਗੁਰੂ ਦੀ ਰਾਹੀਂ।1। ਰਹਾਉ।

ਨਿਧਾਨੁ—ਖਜ਼ਾਨਾ। ਅੰਤਰਿ—(ਉਹਨਾਂ ਦੇ) ਅੰਦਰ। ਰਵਿ ਰਹਿਆ—ਸਿੰਜਰ ਜਾਂਦਾ ਹੈ, ਰਚ ਜਾਂਦਾ ਹੈ। ਮਨਿ—
 ਮਨ ਵਿਚੋਂ। ਹਿਰਦੈ ਕਮਲੁ—ਹਿਰਦੇ ਦਾ ਕੌਲ ਫੁੱਲ।2।

ਸੇਵਨਿ—(ਜੇਹੜੇ) ਸੇਵਦੇ ਹਨ। ਸੰਸਾਰਿ—ਸੰਸਾਰ ਵਿਚ। ਮਮ—ਮੇਰਾ। ਮਮਤਾ—ਮਲਕੀਅਤ ਦੀ ਲਾਲਸਾ।
 ਉਰਧਾਰਿ—ਹਿਰਦੇ ਵਿਚ ਟਿਕਾ ਕੇ। ਉਰ—ਹਿਰਦਾ। ਸੇਈ—ਉਹੀ। ਚਹੁ ਜੁਗੀ—ਚੌਹਾਂ ਜੁਗਾਂ ਵਿਚ, ਸਦਾ ਹੀ।
 ਅਖੁਟੁ—ਕਦੇ ਨਾਹ ਮੁੱਕਣ ਵਾਲਾ। ਅਪਾਰੁ—ਬੇਅੰਤ, ਜਿਸ ਦਾ ਪਾਰ ਨਾਹ ਪੈ ਸਕੇ।3।

ਗੁਰਿ ਮਿਲਿਐ—ਜੇ ਗੁਰੂ ਮਿਲ ਪਏ। ਚੂਕੈ—ਦੂਰ ਹੋ ਜਾਂਦਾ ਹੈ। ਸੇਤੀ—ਨਾਲ। ਰਵਿ ਰਹਿਆ—ਇਕ-ਮਿਕ
 ਹੋਇਆ ਰਹਿੰਦਾ ਹੈ। ਘਰ ਹੀ ਮਾਹਿ—ਘਰ ਵਿਚ ਹੀ। ਉਦਾਸੁ—ਨਿਰਲੇਪ, ਉਪਰਾਮ। ਸਾਦੁ—ਸੁਆਦ। ਹਉ
 ਜਾਸੁ—ਮੈਂ ਜਾਂਦਾ ਹਾਂ। ਬਲਿਹਾਰੈ—ਕੁਰਬਾਨ। ਨਦਰੀ—ਮਿਹਰ ਦੀ ਨਜ਼ਰ ਨਾਲ। ਗੁਣ ਤਾਸੁ—ਗੁਣਾਂ ਦਾ
 ਖਜ਼ਾਨਾ।4।

ਅਰਥ:- ਹੇ ਮੇਰੇ ਮਨ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ।
 ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ
 ਹਨ।1। ਰਹਾਉ।

ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪ੍ਰੇਮ ਨਾਲ ਆਪਣੇ ਸਤਿਗੁਰੂ ਦੀ ਸਰਨ ਲੈਂਦਾ ਹਾਂ। ਸਤਿਗੁਰੂ ਮਨ
 ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ
 ਆਪ) ਸਮਝਾਏ। (ਗੁਰੂ ਪਾਸੋਂ) ਮਨ-ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ

ਕਰ ਲੈਂਦਾ ਹੈ। (ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ, ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ।11

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ। ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ, ਉਹਨਾਂ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਗਿਆ ਹੈ। ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ, ਉਹਨਾਂ ਦੀ ਸੁਰਤਿ ਆਤਮਕ ਅਡੋਲਤਾ ਵਿਚ ਲੱਗ ਗਈ ਹੈ। ਉਹਨਾਂ ਦਾ ਪਵਿਤ੍ਰ (ਹੋ ਚੁਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।21

(ਪਰ) ਜਗਤ ਵਿਚ ਉਹ ਬੰਦੇ ਵਿਰਲੇ ਹਨ ਜੋਹੜੇ ਪਿਆਰੇ ਸਤਿਗੁਰੂ ਦੀ ਸਰਨ ਲੈਂਦੇ ਹਨ, ਜੋਹੜੇ ਹਉਮੈ ਨੂੰ ਤੇ ਮਲਕੀਅਤ ਦੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਟਿਕਾਂਦੇ ਹਨ।

ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿਚ ਹੀ ਪ੍ਰੇਮ ਬਣਿਆ ਰਹਿੰਦਾ ਹੈ। ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖਜ਼ਾਨਾ) ਹੈ।31

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ। ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇਕ-ਮਿਕ ਹੋਇਆ ਰਹਿੰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵਲੋਂ) ਉਪਰਾਮ ਰਹਿੰਦਾ ਹੈ।

ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ।

ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ।411। 34।

ਨੋਟ:- ਅੰਕ 34 ਦਾ ਭਾਵ ਇਹ ਹੈ ਕਿ ਗੁਰੂ ਨਾਨਕ ਦੇਵ ਜੀ ਦੇ 33 ਅਤੇ ਗੁਰੂ ਅਮਰਦਾਸ ਜੀ ਦਾ ਇਹ ਇਕ ਸ਼ਬਦ ਰਲਾ ਕੇ ਸਾਰਾ ਜੋੜ 34 ਬਣਿਆ।